

 Print Page

Sri Guru Granth Sahib

Displaying 91 of

ਹਰਿ ਭਗਤਾ ਨੋ ਦੇਇ ਅਨੰਦੁ ਥਿਰੁ ਘਰੀ ਬਹਾਲਿਅਨੁ ॥

Har Bhagathaa No Dhaee Anandh Thhir Gharee Behaalian ||

The Lord bestows bliss upon His devotees, and gives them a seat in the eternal home.

ਸਿਰੀਰਾਗੁ ਵਾਰ (ਮਃ ੮) (੧੯):੩ - ਗੁਰੂ ਗ੍ਰੰਥ ਸਾਹਿਬ: ਅੰਗ ੯੧ ਪੰ. ੧

Sri Raag Guru Amar Das

ਪਾਪੀਆ ਨੋ ਨ ਦੇਈ ਥਿਰੁ ਰਹਣਿ ਚੁਣਿ ਨਰਕ ਘੋਰਿ ਚਾਲਿਅਨੁ ॥

Paapeaaa No N Dhaeee Thhir Rehan Chun Narak Ghor Chaalian ||

He does not give the sinners any stability or place of rest; He consigns them to the depths of hell.

ਸਿਰੀਰਾਗੁ ਵਾਰ (ਮਃ ੮) (੧੯):੪ - ਗੁਰੂ ਗ੍ਰੰਥ ਸਾਹਿਬ: ਅੰਗ ੯੧ ਪੰ. ੧

Sri Raag Guru Amar Das

ਹਰਿ ਭਗਤਾ ਨੋ ਦੇਇ ਪਿਆਰੁ ਕਰਿ ਅੰਗੁ ਨਿਸਤਾਰਿਅਨੁ ॥੧੯॥

Har Bhagathaa No Dhaee Pjaar Kar Ang Nisathaarian ||19||

The Lord blesses His devotees with His Love; He sides with them and saves them. ||19||

ਸਿਰੀਰਾਗੁ ਵਾਰ (ਮਃ ੮) (੧੯):੫ - ਗੁਰੂ ਗ੍ਰੰਥ ਸਾਹਿਬ: ਅੰਗ ੯੧ ਪੰ. ੨

Sri Raag Guru Amar Das

ਸਲੋਕ ਮਃ ੧ ॥

Salok Ma 1 ||

Shalok, First Mehl:

ਸਿਰੀਰਾਗੁ ਕੀ ਵਾਰ: (ਮਃ ੧) ਗੁਰੂ ਗ੍ਰੰਥ ਸਾਹਿਬ ਅੰਗ ੯੧

ਕੁਬੁਧਿ ਡੂਮਣੀ ਕੁਦਇਆ ਕਸਾਇਣਿ ਪਰ ਨਿੰਦਾ ਘਟ ਚੂਹੜੀ ਮੁਠੀ ਕ੍ਰੋਧਿ ਚੰਡਾਲਿ ॥

Kubudhh Ddoomanee Kudhaeiaa Kasaaein Par Nindhaa Ghatt Chooharree Muthee Krodhh Chanddaal ||

False-mindedness is the drummer-woman; cruelty is the butcheress; slander of others in one's heart is the cleaning-woman, and deceitful anger is the outcast-woman.

ਸਿਰੀਰਾਗੁ ਵਾਰ (ਮਃ ੮) (੨੦) ਸ. (੧) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੯੧ ਪੰ. ੩

Sri Raag Guru Nanak Dev

ਕਾਰੀ ਕਢੀ ਕਿਆ ਥੀਐ ਜਾਂ ਚਾਰੇ ਬੈਠੀਆ ਨਾਲਿ ॥

Kaaree Kadtee Kiaa Thheeai Jaan Chaarae Baitheaaa Naal ||

What good are the ceremonial lines drawn around your kitchen, when these four are seated there with you?

ਸਿਰੀਰਾਗੁ ਵਾਰ (ਮਃ ੮) (੨੦) ਸ. (੧) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੯੧ ਪੰ. ੮
Sri Raag Guru Nanak Dev

ਸਚੁ ਸੰਜਮੁ ਕਰਣੀ ਕਾਰਾਂ ਨਾਵਣੁ ਨਾਉ ਜਪੇਹੀ ॥

Sach Sanjam Karanee Kaaraan Naavan Naao Japaehee ||

Make Truth your self-discipline, and make good deeds the lines you draw; make chanting the Name your cleansing bath.

ਸਿਰੀਰਾਗੁ ਵਾਰ (ਮਃ ੮) (੨੦) ਸ. (੧) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੯੧ ਪੰ. ੮
Sri Raag Guru Nanak Dev

ਨਾਨਕ ਅਗੈ ਉਤਮ ਸੇਈ ਜਿ ਪਾਪਾਂ ਪੰਦਿ ਨ ਦੇਹੀ ॥੧॥

Naanak Agai Ootham Saehee J Paapaan Pandh N Dhaehee ||1||

O Nanak, those who do not walk in the ways of sin, shall be exalted in the world hereafter. ||1||

ਸਿਰੀਰਾਗੁ ਵਾਰ (ਮਃ ੮) (੨੦) ਸ. (੧) ੧:੪ - ਗੁਰੂ ਗ੍ਰੰਥ ਸਾਹਿਬ: ਅੰਗ ੯੧ ਪੰ. ੮
Sri Raag Guru Nanak Dev

ਮਃ ੧ ॥

Ma 1 ||

First Mehl:

ਸਿਰੀਰਾਗੁ ਕੀ ਵਾਰ: (ਮਃ ੧) ਗੁਰੂ ਗ੍ਰੰਥ ਸਾਹਿਬ ਅੰਗ ੯੧

ਕਿਆ ਹੰਸੁ ਕਿਆ ਬਗੁਲਾ ਜਾ ਕਉ ਨਦਰਿ ਕਰੇਇ ॥

Kiaa Hans Kiaa Bagulaa Jaa Ko Nadhar Karaee ||

Which is the swan, and which is the crane? It is only by His Glance of Grace.

ਸਿਰੀਰਾਗੁ ਵਾਰ (ਮਃ ੮) (੨੦) ਸ. (੧) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੯੧ ਪੰ. ੫
Sri Raag Guru Nanak Dev

ਜੋ ਤਿਸੁ ਭਾਵੈ ਨਾਨਕਾ ਕਾਗਹੁ ਹੰਸੁ ਕਰੇਇ ॥੨॥

Jo This Bhaavai Naanakaa Kaagahu Hans Karaee ||2||

Whoever is pleasing to Him, O Nanak, is transformed from a crow into a swan. ||2||

ਸਿਰੀਰਾਗੁ ਵਾਰ (ਮਃ ੮) (੨੦) ਸ. (੧) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੯੧ ਪੰ. ੬
Sri Raag Guru Nanak Dev

ਪਉੜੀ ॥

Pourree ||

Pauree:

ਸਿਰੀਰਾਗੁ ਕੀ ਵਾਰ: (ਮਃ ੮) ਗੁਰੂ ਗ੍ਰੰਥ ਸਾਹਿਬ ਅੰਗ ੯੧

ਕੀਤਾ ਲੋੜੀਐ ਕੰਮੁ ਸੁ ਹਰਿ ਪਹਿ ਆਖੀਐ ॥

Keethaa Lorreeai Kanm S Har Pehi Aakheeai ||

Whatever work you wish to accomplish-tell it to the Lord.

ਸਿਰੀਰਾਗੁ ਵਾਰ (ਮਃ ੪) (੨੦):੧ - ਗੁਰੂ ਗ੍ਰੰਥ ਸਾਹਿਬ: ਅੰਗ ੯੧ ਪੰ. ੬

Sri Raag Guru Nanak Dev

ਕਾਰਜੁ ਦੇਇ ਸਵਾਰਿ ਸਤਿਗੁਰ ਸਚੁ ਸਾਖੀਐ ॥

Kaaraj Dhaee Savaar Sathigur Sach Saakheeai ||

He will resolve your affairs; the True Guru gives His Guarantee of Truth.

ਸਿਰੀਰਾਗੁ ਵਾਰ (ਮਃ ੪) (੨੦):੨ - ਗੁਰੂ ਗ੍ਰੰਥ ਸਾਹਿਬ: ਅੰਗ ੯੧ ਪੰ. ੬

Sri Raag Guru Nanak Dev

ਸੰਤਾ ਸੰਗਿ ਨਿਧਾਨੁ ਅੰਮ੍ਰਿਤੁ ਚਾਖੀਐ ॥

Santhaa Sang Nidhhaan Anmrith Chaakheeai ||

In the Society of the Saints, you shall taste the treasure of the Ambrosial Nectar.

ਸਿਰੀਰਾਗੁ ਵਾਰ (ਮਃ ੪) (੨੦):੩ - ਗੁਰੂ ਗ੍ਰੰਥ ਸਾਹਿਬ: ਅੰਗ ੯੧ ਪੰ. ੭

Sri Raag Guru Nanak Dev

ਭੈ ਭੰਜਨ ਮਿਹਰਵਾਨ ਦਾਸ ਕੀ ਰਾਖੀਐ ॥

Bhai Bhanjan Miharavaan Dhaas Kee Raakheeai ||

The Lord is the Merciful Destroyer of fear; He preserves and protects His slaves.

ਸਿਰੀਰਾਗੁ ਵਾਰ (ਮਃ ੪) (੨੦):੪ - ਗੁਰੂ ਗ੍ਰੰਥ ਸਾਹਿਬ: ਅੰਗ ੯੧ ਪੰ. ੭

Sri Raag Guru Nanak Dev

ਨਾਨਕ ਹਰਿ ਗੁਣ ਗਾਇ ਅਲਖੁ ਪ੍ਰਭੁ ਲਾਖੀਐ ॥੨੦॥

Naanak Har Gun Gaae Alakh Prabh Laakheeai ||20||

O Nanak, sing the Glorious Praises of the Lord, and see the Unseen Lord God. ||20||

ਸਿਰੀਰਾਗੁ ਵਾਰ (ਮਃ ੪) (੨੦):੫ - ਗੁਰੂ ਗ੍ਰੰਥ ਸਾਹਿਬ: ਅੰਗ ੯੧ ਪੰ. ੮

Sri Raag Guru Nanak Dev

ਸਲੋਕ ਮਃ ੩ ॥

Salok Ma 3 ||

Shalok, Third Mehl:

ਸਿਰੀਰਾਗੁ ਕੀ ਵਾਰ: (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੯੧

ਜੀਉ ਪਿੰਡੁ ਸਭੁ ਤਿਸ ਕਾ ਸਭਸੈ ਦੇਇ ਅਧਾਰੁ ॥

Jeeo Pindd Sabh This Kaa Sabhasai Dhaee Adhhaar ||

Body and soul, all belong to Him. He gives His Support to all.

ਸਿਰੀਰਾਗੁ ਵਾਰ (ਮਃ ੪) (੨੧) ਸ. (੩) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੯੧ ਪੰ. ੮

Sri Raag Guru Amar Das

ਨਾਨਕ ਗੁਰਮੁਖਿ ਸੇਵੀਐ ਸਦਾ ਸਦਾ ਦਾਤਾਰੁ ॥

Naanak Guramukh Saeveeai Sadhaa Sadhaa Dhaathaar ||

O Nanak, become Gurmukh and serve Him, who is forever and ever the Giver.

ਸਿਰੀਰਾਗੁ ਵਾਰ (ਮਃ ੪) (੨੧) ਸ. (੩) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੯੧ ਪੰ. ੯

Sri Raag Guru Amar Das

ਹਉ ਬਲਿਹਾਰੀ ਤਿਨ ਕਉ ਜਿਨਿ ਧਿਆਇਆ ਹਰਿ ਨਿਰੰਕਾਰੁ ॥

Ho Balihaaree Thin Ko Jin Dhhiaaeiaa Har Nirankaar ||

I am a sacrifice to those who meditate on the Formless Lord.

ਸਿਰੀਰਾਗੁ ਵਾਰ (ਮਃ ੪) (੨੧) ਸ. (੩) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੯੧ ਪੰ. ੯

Sri Raag Guru Amar Das

ਓਨਾ ਕੇ ਮੁਖ ਸਦ ਉਜਲੇ ਓਨਾ ਨੋ ਸਭੁ ਜਗਤੁ ਕਰੇ ਨਮਸਕਾਰੁ ॥੧॥

Ounaa Kae Mukh Sadh Oujalae Ounaa No Sabh Jagath Karae Namasakaar ||1||

Their faces are forever radiant, and the whole world bows in reverence to them. ||1||

ਸਿਰੀਰਾਗੁ ਵਾਰ (ਮਃ ੪) (੨੧) ਸ. (੩) ੧:੪ - ਗੁਰੂ ਗ੍ਰੰਥ ਸਾਹਿਬ: ਅੰਗ ੯੧ ਪੰ. ੧੦

Sri Raag Guru Amar Das

ਮਃ ੩ ॥

Ma 3 ||

Third Mehl:

ਸਿਰੀਰਾਗੁ ਕੀ ਵਾਰ: (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੯੧

ਸਤਿਗੁਰ ਮਿਲਿਐ ਉਲਟੀ ਭਈ ਨਵ ਨਿਧਿ ਖਰਚਿਉ ਖਾਉ ॥

Sathigur Miliai Oulattee Bhee Nav Nidhh Kharachio Khaao ||

Meeting the True Guru, I am totally transformed; I have obtained the nine treasures to use and consume.

ਸਿਰੀਰਾਗੁ ਵਾਰ (ਮਃ ੪) (੨੧) ਸ. (੩) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੯੧ ਪੰ. ੧੧

Sri Raag Guru Amar Das

ਅਠਾਰਹ ਸਿਧੀ ਪਿਛੈ ਲਗੀਆ ਫਿਰਨਿ ਨਿਜ ਘਰਿ ਵਸੈ ਨਿਜ ਥਾਇ ॥

Athaareh Sidhhee Pishhai Lageeaa Firan Nij Ghar Vasai Nij Thhaae ||

The Siddhis-the eighteen supernatural spiritual powers-follow in my footsteps; I dwell in my own home, within my own self.

ਸਿਰੀਰਾਗੁ ਵਾਰ (ਮਃ ੪) (੨੧) ਸ. (੩) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੯੧ ਪੰ. ੧੧

Sri Raag Guru Amar Das

ਅਨਹਦ ਧੁਨੀ ਸਦ ਵਜਦੇ ਉਨਮਨਿ ਹਰਿ ਲਿਵ ਲਾਇ ॥

Anehadh Dhhunee Sadh Vajadhae Ounaman Har Liv Laae ||

The Unstruck Melody constantly vibrates within; my mind is exalted and uplifted-I am lovingly absorbed in the Lord.

ਸਿਰੀਰਾਗੁ ਵਾਰ (ਮਃ ੮) (੨੧) ਸ. (੩) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੯੧ ਪੰ. ੧੨

Sri Raag Guru Amar Das

ਨਾਨਕ ਹਰਿ ਭਗਤਿ ਤਿਨਾ ਕੈ ਮਨਿ ਵਸੈ ਜਿਨ ਮਸਤਕਿ ਲਿਖਿਆ ਧੁਰਿ ਪਾਇ ॥੨॥

Naanak Har Bhagath Thinaa Kai Man Vasai Jin Masathak Likhiaa Dhhur Paae ||2||

O Nanak, devotion to the Lord abides within the minds of those who have such pre-ordained destiny written on their foreheads. ||2||

ਸਿਰੀਰਾਗੁ ਵਾਰ (ਮਃ ੮) (੨੧) ਸ. (੩) ੨:੪ - ਗੁਰੂ ਗ੍ਰੰਥ ਸਾਹਿਬ: ਅੰਗ ੯੧ ਪੰ. ੧੨

Sri Raag Guru Amar Das

ਪਉੜੀ ॥

Pourree ||

Pauree:

ਸਿਰੀਰਾਗੁ ਕੀ ਵਾਰ: (ਮਃ ੮) ਗੁਰੂ ਗ੍ਰੰਥ ਸਾਹਿਬ ਅੰਗ ੯੧

ਹਉ ਢਾਢੀ ਹਰਿ ਪ੍ਰਭ ਖਸਮ ਕਾ ਹਰਿ ਕੈ ਦਰਿ ਆਇਆ ॥

Ho Dtaadtee Har Prabh Khasam Kaa Har Kai Dhar Aaeiaa ||

I am a minstrel of the Lord God, my Lord and Master; I have come to the Lord's Door.

ਸਿਰੀਰਾਗੁ ਵਾਰ (ਮਃ ੮) (੨੧):੧ - ਗੁਰੂ ਗ੍ਰੰਥ ਸਾਹਿਬ: ਅੰਗ ੯੧ ਪੰ. ੧੩

Sri Raag Guru Amar Das

ਹਰਿ ਅੰਦਰਿ ਸੁਣੀ ਪੁਕਾਰ ਢਾਢੀ ਮੁਖਿ ਲਾਇਆ ॥

Har Andhar Sunee Pookaar Dtaadtee Mukh Laaeiaa ||

The Lord has heard my sad cries from within; He has called me, His minstrel, into His Presence.

ਸਿਰੀਰਾਗੁ ਵਾਰ (ਮਃ ੮) (੨੧):੨ - ਗੁਰੂ ਗ੍ਰੰਥ ਸਾਹਿਬ: ਅੰਗ ੯੧ ਪੰ. ੧੪

Sri Raag Guru Amar Das

ਹਰਿ ਪੁਛਿਆ ਢਾਢੀ ਸਦਿ ਕੈ ਕਿਤੁ ਅਰਥਿ ਤੂੰ ਆਇਆ ॥

Har Pushhiaa Dtaadtee Sadh Kai Kith Arathh Thoon Aaeiaa ||

The Lord called His minstrel in, and asked, ""Why have you come here?""

ਸਿਰੀਰਾਗੁ ਵਾਰ (ਮਃ ੮) (੨੧):੩ - ਗੁਰੂ ਗ੍ਰੰਥ ਸਾਹਿਬ: ਅੰਗ ੯੧ ਪੰ. ੧੪

Sri Raag Guru Amar Das

ਨਿਤ ਦੇਵਹੁ ਦਾਨੁ ਦਇਆਲ ਪ੍ਰਭ ਹਰਿ ਨਾਮੁ ਧਿਆਇਆ ॥

Nith Dhaevahu Dhaan Dhaeiaal Prabh Har Naam Dhhiaaeiaa ||

"O Merciful God, please grant me the gift of continual meditation on the Lord's Name."

ਸਿਰੀਰਾਗੁ ਵਾਰ (ਮਃ ੮) (੨੧):੪ - ਗੁਰੂ ਗ੍ਰੰਥ ਸਾਹਿਬ: ਅੰਗ ੯੧ ਪੰ. ੧੫

Sri Raag Guru Amar Das

ਹਰਿ ਦਾਤੈ ਹਰਿ ਨਾਮੁ ਜਪਾਇਆ ਨਾਨਕੁ ਪੈਨਾਇਆ ॥੨੧॥੧॥ ਸੁਧੁ

Har Dhaathai Har Naam Japaaeiaa Naanak Painaaeiaa ||21||1|| Sudhhu

And so the Lord, the Great Giver, inspired Nanak to chant the Lord's Name, and blessed him with robes of honor. ||21||1||Sudh||

ਸਿਰੀਰਾਗੁ ਵਾਰ (ਮਃ ੪) (੨੧):੫ - ਗੁਰੂ ਗ੍ਰੰਥ ਸਾਹਿਬ: ਅੰਗ ੯੧ ਪੰ. ੧੫

Sri Raag Guru Amar Das

ੴ ਸਤਿਗੁਰ ਪ੍ਰਸਾਦਿ ॥

Ik Oankaar Sathigur Prasaadh ||

One Universal Creator God. By The Grace Of The True Guru:

ਸਿਰੀਰਾਗੁ (ਭ. ਕਬੀਰ) ਗੁਰੂ ਗ੍ਰੰਥ ਸਾਹਿਬ ਅੰਗ ੯੧

ਸਿਰੀਰਾਗੁ ਕਬੀਰ ਜੀਉ ਕਾ ॥ ਏਕੁ ਸੁਆਨੁ ਕੈ ਘਰਿ ਗਾਵਣਾ

Sireeraag Kabeer Jeeo Kaa || Eaek Suaan Kai Ghar Gaavanaa

Siree Raag, Kabeer Jee: To Be Sung To The Tune Of ""Ayk Su-Aan"" :

ਸਿਰੀਰਾਗੁ (ਭ. ਕਬੀਰ) ਗੁਰੂ ਗ੍ਰੰਥ ਸਾਹਿਬ ਅੰਗ ੯੧

ਜਨਨੀ ਜਾਨਤ ਸੁਤੁ ਬਡਾ ਹੋਤੁ ਹੈ ਇਤਨਾ ਕੁ ਨ ਜਾਨੈ ਜਿ ਦਿਨ ਦਿਨ ਅਵਧ ਘਟਤੁ ਹੈ ॥

Jananee Jaanath Suth Baddaa Hoth Hai Eithanaa K N Jaanai J Dhin Dhin Avadhh Ghattath Hai ||

The mother thinks that her son is growing up; she does not understand that, day by day, his life is diminishing.

ਸਿਰੀਰਾਗੁ (ਭ. ਕਬੀਰ) (੧) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੯੧ ਪੰ. ੧੯

Sri Raag Bhagat Kabir

ਮੋਰ ਮੋਰ ਕਰਿ ਅਧਿਕ ਲਾਡੁ ਧਰਿ ਪੇਖਤ ਹੀ ਜਮਰਾਉ ਹਸੈ ॥੧॥

Mor Mor Kar Adhhik Laadd Dhhar Paekhath Hee Jamaraao Hasai ||1||

Calling him, ""Mine, mine"", she fondles him lovingly, while the Messenger of Death looks on and laughs. ||1||

ਸਿਰੀਰਾਗੁ (ਭ. ਕਬੀਰ) (੧) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੯੧ ਪੰ. ੧੯

Sri Raag Bhagat Kabir